

ਬਿਲਾਵਲੁ ਮਹਲਾ ੫ ਛੰਤ ਮੰਗਲ

Bilaaval, Fifth Mehl, Chhant, Mangal ~ The Song Of Joy:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਸਲੋਕੁ ॥

Shalok:

ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥

God is beautiful, tranquil and merciful; He is the treasure of absolute peace, my Husband Lord.

ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥

Meeting with God, the Ocean of Peace, O Nanak, this soul becomes happy. ||1||

ਛੰਤ ॥

Chhant:

ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥

One finds God, the Ocean of Peace, when destiny is activated.

ਮਾਨਨਿ ਮਾਨੁ ਵਢਾਈਐ ਹਰਿ ਚਰਣੀ ਲਾਗੋ ਰਾਮ ॥

Abandoning the distinctions of honor and dishonor, grasp the Feet of the Lord.

ਛੇਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥

Renounce cleverness and trickery, and forsake your evil-minded intellect.

ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥

O Nanak, seek the Sanctuary of the Sovereign Lord, Your King, and your marriage will be permanent and stable. ||1||

ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥

Why forsake God, and attach yourself to another? Without the Lord, you cannot even live.

ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥

The ignorant fool does not feel any shame; the evil man wanders around deluded.

ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥

God is the Purifier of sinners; if he forsakes God, tell me, where he can find a place of rest?

ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥

O Nanak, by loving devotional worship of the Merciful Lord, he attains the state of eternal life. ||2||

ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥

May that vicious tongue that does not chant the Name of the Great Lord of the World, be burnt.

ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥

One who does not serve God, the Lover of His devotees, shall have his body eaten by crows.

ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥

Enticed by doubt, he does not understand the pain it brings; he wanders through millions of incarnations.

ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥

O Nanak, if you desire anything other than the Lord, you shall be consumed, like a maggot in manure. ||3||

ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥

Embrace love for the Lord God, and in detachment, unite with Him.

ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥

Give up your sandalwood oil, expensive clothes, perfumes, tasty flavors and the poison of egotism.

ਈਤ ਉਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥

Do not waver this way or that, but remain wakeful in the service of the Lord.

ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥

O Nanak, she who has obtained her God, is a happy soul-bride forever.

॥4॥1॥4॥